

ਗਉੜੀ ਮਹਲਾ ੫ ॥

Gauree, Fifth Mehl:

ਮਹਜਰੁ ਝੁਠਾ ਕੀਤੋਨੁ ਆਪਿ ॥

The memorandum was proven to be false by the Lord Himself.

ਪਾਪੀ ਕਉ ਲਾਗਾ ਸੰਤਾਪੁ ॥੧॥

The sinner is now suffering in despair. ||1||

ਜਿਸਹਿ ਸਹਾਈ ਗੋਬਿੰਦੁ ਮੇਰਾ ॥

Those who have my Lord of the Universe as their support

ਤਿਸੁ ਕਉ ਜਮੁ ਨਹੀ ਆਵੈ ਨੇਰਾ ॥੧॥ ਰਹਾਉ ॥

- death does not even approach them. ||1||Pause||

ਸਾਚੀ ਦਰਗਹ ਬੋਲੈ ਕੂੜੁ ॥

In the True Court, they lie;

ਸਿਰੁ ਹਾਥ ਪਛੋੜੈ ਅੰਧਾ ਮੂੜੁ ॥੨॥

the blind fools strike their own heads with their own hands. ||2||

ਰੋਗ ਬਿਆਪੇ ਕਰਦੇ ਪਾਪ ॥

Sickness afflicts those who commit sins;

ਅਦਲੀ ਹੋਇ ਬੈਠਾ ਪ੍ਰਭੁ ਆਪਿ ॥੩॥

God Himself sits as the Judge. ||3||

ਅਪਨ ਕਮਾਇਐ ਆਪੇ ਬਾਧੇ ॥

By their own actions, they are bound and gagged.

ਦਰਬੁ ਗਇਆ ਸਭੁ ਜੀਅ ਕੈ ਸਾਥੈ ॥੪॥

All their wealth is gone, along with their lives. ||4||

ਨਾਨਕ ਸਰਨਿ ਪਰੇ ਦਰਬਾਰਿ ॥

Nanak has taken to the Sanctuary of the Lord's Court;

ਰਾਖੀ ਪੈਜ ਮੇਰੈ ਕਰਤਾਰਿ ॥੫॥੯੯॥੧੬੮॥

my Creator has preserved my honor. ||5||99||168||